

ਨਟ ਮਹਲਾ ੫ ॥ ਮੇਰੈ ਸਰਬਸੁ ਨਾਮੁ ਨਿਧਾਨੁ ॥ ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰਿ ਦੀਨੋ  
ਦਾਨੁ ॥੧॥ ਰਹਾਉ ॥ ਸੁਖਦਾਤਾ ਦੁਖ ਭੰਜਨਹਾਰਾ ਗਾਉ ਕੀਰਤਨੁ ਪੂਰਨ ਗਿਆਨੁ ॥ ਕਾਮੁ ਕ੍ਰੋਧੁ ਲੋਭੁ  
ਖੰਡ ਖੰਡ ਕੀਨੇ ਬਿਨਸਿਓ ਮੂੜ ਅਭਿਮਾਨੁ ॥੧॥ ਕਿਆ ਗੁਣ ਤੇਰੇ ਆਖਿ ਵਖਾਣਾ ਪ੍ਰਭ ਅੰਤਰਜਾਮੀ  
ਜਾਨੁ ॥ ਚਰਨ ਕਮਲ ਸਰਨਿ ਸੁਖ ਸਾਗਰ ਨਾਨਕੁ ਸਦਕੁਰਬਾਨੁ ॥੨॥੧੮॥੮॥ {ਪੰਨਾ 979}

ਪਦਅਰਥ:- ਮੇਰੈ—ਮੇਰੇ ਹਿਰਦੇ ਵਿਚ। ਸਰਬਸੁ—{svLÔvi ਸਰਬ—ਸਾਰਾ। ਸੁ—ਹੂ, ਧਨ-ਪਦਾਰਥ} ਸਾਰਾ  
ਹੀ ਧਨ-ਪਦਾਰਥ, ਸਭ ਕੁਝ। ਨਿਧਾਨੁ—ਖਜ਼ਾਨਾ। ਕਰਿ—ਕਰ ਕੇ। ਸਾਧੂ ਸੰਗਿ—ਗੁਰੂ ਦੀ ਸੰਗਤਿ ਵਿਚ, ਗੁਰੂ  
ਨਾਲ। ਮਿਲਿਓ—ਮੇਲਿਓ, ਮਿਲਾਇਆ। ਸਤਿਗੁਰਿ—ਗੁਰੂ ਨੇ। 1। ਰਹਾਉ।

ਦੁਖ ਭੰਜਨਹਾਰਾ—ਦੁੱਖਾਂ ਦਾ ਨਾਸ ਕਰਨ ਵਾਲਾ। ਗਾਉ—ਗਾਉਂ, ਮੈਂ ਗਾਂਦਾ ਹਾਂ। ਪੂਰਨ—ਮੁਕੰਮਲ। ਬਿਆਨੁ—  
ਆਤਮਕ ਜੀਵਨ ਦੀ ਸੂਝ। ਖੰਡ ਖੰਡ—ਟੋਟੇ ਟੋਟੇ। ਕੀਨੇ—ਕਰ ਦਿੱਤੇ। ਮੂੜ—ਮੂਰਖ। ਅਭਿਮਾਨੁ—ਅਹੰਕਾਰ। 1।  
ਆਖਿ—ਆਖ ਕੇ। ਵਖਾਣਾ—ਵਖਾਣਾਂ, ਮੈਂ ਬਿਆਨ ਕਰਾਂ। ਪ੍ਰਭ—ਹੇ ਪ੍ਰਭੂ! ਅੰਤਰਜਾਮੀ—ਹਰੇਕ ਦੇ ਅੰਦਰ ਦੀ  
ਜਾਣਨ ਵਾਲਾ। ਜਾਨੁ—ਸੁਜਾਨ, ਸਿਆਣਾ। ਸੁਖ ਸਾਗਰ—ਹੇ ਸੁਖਾਂ ਦੇ ਸਮੁੰਦਰ! ਸਦ—ਸਦਾ। 1।

ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ-ਖਜ਼ਾਨਾ ਮੇਰੇ ਵਾਸਤੇ ਦੁਨੀਆ ਦਾ ਸਾਰਾ ਧਨ-ਪਦਾਰਥ ਹੈ।  
(ਪਰਮਾਤਮਾ) ਨੇ ਕਿਰਪਾ ਕਰ ਕੇ (ਮੈਨੂੰ) ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, (ਤੇ) ਗੁਰੂ ਨੇ (ਮੈਨੂੰ ਪਰਮਾਤਮਾ ਦੇ  
ਨਾਮ ਦਾ) ਦਾਨ ਦਿੱਤਾ। 1। ਰਹਾਉ।

ਹੇ ਭਾਈ! ਪਰਮਾਤਮਾ ਸਾਰੇ ਸੁਖ ਦੇਣ ਵਾਲਾ ਹੈ, ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। (ਜਿਉਂ ਜਿਉਂ) ਮੈਂ ਉਸ ਦੀ  
ਸਿਫਤਿ-ਸਾਲਾਹ ਦਾ ਗੀਤ ਗਾਂਦਾ ਹਾਂ, (ਮੈਨੂੰ) ਆਤਮਕ ਜੀਵਨ ਦੀ ਮੁਕੰਮਲ ਸੂਝ (ਪ੍ਰਾਪਤ ਹੁੰਦੀ ਜਾਂਦੀ ਹੈ)। ਮੈਂ  
ਕਾਮ ਕ੍ਰੋਧ ਲੋਭ (ਆਦਿਕ ਵਿਕਾਰਾਂ) ਨੂੰ ਟੋਟੇ ਟੋਟੇ ਕਰ ਦਿੱਤਾ, (ਜੀਵਾਂ ਨੂੰ) ਮੂਰਖ (ਬਣਾ ਦੇਣ ਵਾਲਾ) ਅਹੰਕਾਰ  
(ਮੇਰੇ ਅੰਦਰੋਂ) ਨਾਸ ਹੋਇਆ। 1।

ਹੇ ਪ੍ਰਭੂ! ਤੂੰ ਸੁਜਾਨ ਹੈਂ, ਤੂੰ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈਂ, ਮੈਂ ਤੇਰੇ ਕਿਹੜੇ ਕਿਹੜੇ ਗੁਣ ਦੱਸ ਕੇ ਗਿਣਾਂ? ਹੇ  
ਸੁਖਾਂ ਦੇ ਸਮੁੰਦਰ ਪ੍ਰਭੂ! (ਤੇਰਾ ਦਾਸ) ਨਾਨਕ ਤੇਰੇ ਸੋਹਣੇ ਚਰਨਾਂ ਦੀ ਸਰਨ ਆਇਆ ਹੈ, ਅਤੇ ਤੈਥੋਂ ਸਦਾ ਸਦਕੇ  
ਹੁੰਦਾ ਹੈ। 2। 7। 8।